

ਸੂਹੀ ਮਹਲਾ ੩ ॥

Soohee, Third Mehl:

ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥

The Dear Lord is subtle and inaccessible; how can we ever meet Him?

ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥

Through the Word of the Guru's Shabad, doubt is dispelled, and the Carefree Lord comes to abide in the mind. ||1||

ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥

The Gurmukhs chant the Name of the Lord, Har, Har.

ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥

I am a sacrifice to those who chant the Glorious Praises of the Lord in their minds forever. ||1||Pause||

ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨਿ ॥

The Guru is like the Mansarovar Lake; only the very fortunate beings find Him.

ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥

The Gurmukhs, the selfless servants, seek out the Guru; the swan-souls feed there on the Naam, the Name of the Lord. ||2||

ਨਾਮੁ ਧਿਆਇਨਿ ਰੰਗ ਸਿਉ ਗੁਰਮੁਖਿ ਨਾਮਿ ਲਗੰਨਿ ॥

The Gurmukhs meditate on the Naam, and remain linked to the Naam.

ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨਿ ॥੩॥

Whatever is pre-ordained, accept it as the Will of the Guru. ||3||

ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥

By great good fortune, I searched my home, and found the treasure of the Naam.

ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥

The Perfect Guru has shown God to me; I have realized the Lord, the Supreme Soul. ||4||

ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥  
There is One God of all; there is no other at all.

ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥  
By Guru's Grace, the Lord comes to abide in the mind; in the heart of such a one, He is revealed. ||5||

ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥  
God is the Inner-knower of all hearts; God dwells in every place.

ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥  
So who should we call evil? Behold the Word of the Shabad, and lovingly dwell upon it. ||6||

ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥  
He calls others bad and good, as long as he is in duality.

ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥  
The Gurmukh understands the One and Only Lord; He is absorbed in the One Lord. ||7||

ਸੇਵਾ ਸਾ ਪ੍ਰਭੁ ਭਾਵਸੀ ਜੋ ਪ੍ਰਭੁ ਪਾਏ ਥਾਇ ॥  
That is selfless service, which pleases God, and which is approved by God.

ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥  
Servant Nanak worships the Lord in adoration; he focuses his consciousness on the Guru's Feet. ||8||2||4||9||